

ਸੋ ਮੁਲਾਂ ਜੋ ਮਨ ਸਿਉ ਲਰੈ ॥

He alone is a Mullah, who struggles with his mind,

ਗੁਰ ਉਪਦੇਸਿ ਕਾਲ ਸਿਉ ਜੁਰੈ ॥

and through the Guru's Teachings, fights with death.

ਕਾਲ ਪੁਰਖ ਕਾ ਮਰਦੈ ਮਾਨੁ ॥

He crushes the pride of the Messenger of Death.

ਤਿਸੁ ਮੁਲਾ ਕਉ ਸਦਾ ਸਲਾਮੁ ॥੧॥

Unto that Mullah, I ever offer greetings of respect. ||1||

ਹੈ ਹਜੂਰਿ ਕਤ ਦੂਰਿ ਬਤਾਵਹੁ ॥

God is present, right here at hand; why do you say that He is far away?

ਦੁੰਦਰ ਬਾਧਹੁ ਸੁੰਦਰ ਪਾਵਹੁ ॥੧॥ ਰਹਾਉ ॥

Tie up your disturbing passions, and find the Beauteous Lord. ||1||Pause||

ਕਾਜੀ ਸੋ ਜੁ ਕਾਇਆ ਬੀਚਾਰੈ ॥

He alone is a Qazi, who contemplates the human body,

ਕਾਇਆ ਕੀ ਅਗਨਿ ਬ੍ਰਹਮੁ ਪਰਜਾਰੈ ॥

and through the fire of the body, is illumined by God.

ਸੁਪਨੈ ਬਿੰਦੁ ਨ ਦੇਈ ਝਰਨਾ ॥

He does not lose his semen, even in his dreams;

ਤਿਸੁ ਕਾਜੀ ਕਉ ਜਰਾ ਨ ਮਰਨਾ ॥੨॥

for such a Qazi, there is no old age or death. ||2||

ਸੋ ਸੁਰਤਾਨੁ ਜੁ ਦੁਇ ਸਰ ਤਾਨੈ ॥

He alone is a sultan and a king, who shoots the two arrows,

ਬਾਹਰਿ ਜਾਤਾ ਭੀਤਰਿ ਆਨੈ ॥

gathers in his outgoing mind,

ਗਗਨ ਮੰਡਲ ਮਹਿ ਲਸਕਰੁ ਕਰੈ ॥

and assembles his army in the realm of the mind's sky, the Tenth Gate.

ਸੋ ਸੁਰਤਾਨੁ ਛਤ੍ਰੁ ਸਿਰਿ ਧਰੈ ॥੩॥

The canopy of royalty waves over such a sultan. ||3||

ਜੋਗੀ ਗੋਰਖੁ ਗੋਰਖੁ ਕਰੈ ॥

The Yogi cries out, "Gorakh, Gorakh".

ਹਿੰਦੂ ਰਾਮ ਨਾਮੁ ਉਚਰੈ ॥

The Hindu utters the Name of Raam.

ਮੁਸਲਮਾਨ ਕਾ ਏਕੁ ਖੁਦਾਇ ॥

The Muslim has only One God.

ਕਬੀਰ ਕਾ ਸੁਆਮੀ ਰਹਿਆ ਸਮਾਇ ॥੪॥੩॥੧੧॥

The Lord and Master of Kabeer is all-pervading. ||4||3||11||